

ਆਸਾ ਮਹਲਾ ੫ ॥

Aasaa, Fifth Mehl:

ਆਵਹੁ ਮੀਤ ਇਕਤ੍ਰੁ ਹੋਇ ਰਸ ਕਸ ਸਭਿ ਭੁੰਚਹੁ ॥

Come, O friends: let us meet together and enjoy all the tastes and flavors.

ਅੰਮ੍ਰਿਤ ਨਾਮੁ ਹਰਿ ਹਰਿ ਜਪਹੁ ਮਿਲਿ ਪਾਪਾ ਮੁੰਚਹੁ ॥੧॥

Let us join together and chant the Ambrosial Name of the Lord, Har, Har, and so wipe away our sins. ||1||

ਤਤੁ ਵੀਚਾਰਹੁ ਸੰਤ ਜਨਹੁ ਤਾ ਤੇ ਬਿਘਨੁ ਨ ਲਾਗੈ ॥

Reflect upon the essence of reality, O Saintly beings, and no troubles shall afflict you.

ਖੀਨ ਭਏ ਸਭਿ ਤਸਕਰਾ ਗੁਰਮੁਖਿ ਜਨੁ ਜਾਗੈ ॥੧॥ ਰਹਾਉ ॥

All of the thieves shall be destroyed, as the Gurmukhs remain wakeful.
||1||Pause||

ਬੁਧਿ ਗਰੀਬੀ ਖਰਚੁ ਲੈਹੁ ਹਉਮੈ ਬਿਖੁ ਜਾਰਹੁ ॥

Take wisdom and humility as your supplies, and burn away the poison of pride.

ਸਾਚਾ ਹਟੁ ਪੂਰਾ ਸਉਦਾ ਵਖਰੁ ਨਾਮੁ ਵਾਪਾਰਹੁ ॥੨॥

True is that shop, and perfect the transaction; deal only in the merchandise of the Naam, the Name of the Lord. ||2||

ਜੀਉ ਪਿੰਡੁ ਧਨੁ ਅਰਪਿਆ ਸੇਈ ਪਤਿਵੰਤੇ ॥

They alone are accepted and approved, who dedicate their souls, bodies and wealth.

ਆਪਨੜੇ ਪ੍ਰਭ ਭਾਣਿਆ ਨਿਤ ਕੇਲ ਕਰੰਤੇ ॥੩॥

Those who are pleasing to their God, celebrate in happiness. ||3||

ਦੁਰਮਤਿ ਮਦੁ ਜੋ ਪੀਵਤੇ ਬਿਖਲੀ ਪਤਿ ਕਮਲੀ ॥

Those fools, who drink in the wine of evil-mindedness, become the husbands of prostitutes.

ਰਾਮ ਰਸਾਇਣਿ ਜੋ ਰਤੇ ਨਾਨਕ ਸਚ ਅਮਲੀ ॥੪॥੧੨॥੧੧੪॥

But those who are imbued with the sublime essence of the Lord, O Nanak, are intoxicated with the Truth. ||4||12||114||